

ਦਾਸ ਅਨਿੰਨ ਮੇਰੇ ਨਿਜ ਰੂਪ ॥

Says God: my slave is devoted only to me; he is in my very image.

ਦਰਸਨ ਨਿਮਖ ਤਾਪ ਤ੍ਰਈ ਮੋਚਨ ਪਰਸਤ ਮੁਕਤਿ ਕਰਤ ਗ੍ਰਿਹ ਕ੍ਰੁਪ ॥੧॥ ਰਹਾਉ ॥

The sight of him, even for an instant, cures the three fevers; his touch brings liberation from the deep dark pit of household affairs. ||1||Pause||

ਮੇਰੀ ਬਾਂਧੀ ਭਗਤੁ ਛੁਡਾਵੈ ਬਾਂਧੈ ਭਗਤੁ ਨ ਛੁਟੈ ਮੋਹਿ ॥

The devotee can release anyone from my bondage, but I cannot release anyone from his.

ਏਕ ਸਮੈ ਮੇ ਕਉ ਗਹਿ ਬਾਂਧੈ ਤਉ ਫੁਨਿ ਮੇ ਪੈ ਜਬਾਬੁ ਨ ਹੋਇ ॥੧॥

If, at any time, he grabs and binds me, even then, I cannot protest. ||1||

ਮੈ ਗੁਨ ਬੰਧ ਸਗਲ ਕੀ ਜੀਵਨਿ ਮੇਰੀ ਜੀਵਨਿ ਮੇਰੇ ਦਾਸ ॥

I am bound by virtue; I am the Life of all. My slaves are my very life.

ਨਾਮਦੇਵ ਜਾ ਕੇ ਜੀਅ ਐਸੀ ਤੈਸੇ ਤਾ ਕੈ ਪ੍ਰੇਮ ਪ੍ਰਗਾਸ ॥੨॥੩॥

Says Naam Dayv, as is the quality of his soul, so is my love which illuminates him. ||2||3||